

ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ

Raag Maaroo, First Mehl, First House, Chau-Padas:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:

ਸਲੋਕੁ ॥

Shalok:

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

O my Friend, I shall forever remain the dust of Your feet.

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

Nanak seeks Your protection, and beholds You ever-present, here and now. ||1||

ਸਬਦ ॥

Shabad:

ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੋਹਿ ॥

Those who receive the call in the last hours of the night, chant the Name of their Lord and Master.

ਖੇਮੇ ਛਤ੍ਰੁ ਸਰਾਇਚੇ ਦਿਸਨਿ ਰਥ ਪੀੜੇ ॥

Tents, canopies, pavilions and carriages are prepared and made ready for them.

ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

You send out the call, Lord, to those who meditate on Your Name. ||1||

ਬਾਬਾ ਮੈ ਕਰਮਹੀਣ ਕੂੜਿਆਰ ॥

Father, I am unfortunate, a fraud.

ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥

I have not found Your Name; my mind is blind and deluded by doubt.

||1||Pause||

ਸਾਦ ਕੀਤੇ ਦੁਖ ਪਰਫੁਤੇ ਪੁਰਬਿ ਲਿਖੇ ਮਾਇ ॥

I have enjoyed the tastes, and now my pains have come to fruition; such is my pre-ordained destiny, O my mother.

ਸੁਖ ਥੋੜੇ ਦੁਖ ਅਗਲੇ ਦੁਖੇ ਦੁਖਿ ਵਿਹਾਇ ॥੨॥

Now my joys are few, and my pains are many. In utter agony, I pass my life. ||2||

ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥

What separation could be worse than separation from the Lord? For those who are united with Him, what other union can there be?

ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

Praise the Lord and Master, who, having created this play, beholds it. ||3||

ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥

By good destiny, this union comes about; this body enjoys its pleasures.

ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥

Those who have lost their destiny, suffer separation from this union. O Nanak, they may still be united once again! ||4||1||